

ਧਨਾਸਰੀ ਮਹਲਾ ੧ ॥
dhanaasaree mehalaa 1 |
Dhanaasaree, First Mehl:

ਜੀਉ ਤਪਤੁ ਹੈ ਬਾਰੋ ਬਾਰ ॥
jeeo thapath hai baaro baar |
My soul burns, over and over again.
ਜਿੰਦ ਮੁੜ ਮੁੜ ਦੁਖੀ ਹੁੰਦੀ ਹੈ।

ਤਪਿ ਤਪਿ ਖਪੈ ਬਹੁਤੁ ਬੇਕਾਰ ॥
thap thap khapai bahuth baekaar |
Burning and burning, it is ruined, and it falls into evil.
ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖੁਆਰ ਹੁੰਦੀ ਹੈ।

ਜੈ ਤਨਿ ਬਾਣੀ ਵਿਸਰਿ ਜਾਇ ॥
jai than baanee visar jaae |
That body, which forgets the Word of the Guru's Bani,
ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ,

ਜਿਉ ਪਕਾ ਰੋਗੀ ਵਿਲਲਾਇ ॥੧॥
jio pakaa rogee vilalaae |1|
cries out in pain, like a chronic patient. ||1||
ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

ਬਹੁਤਾ ਬੋਲਣੁ ਝਖਣੁ ਹੋਇ ॥
bahuthaa bolan jhakhan hoe |
To speak too much and babble is useless.
ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ।

ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
vin bolae jaanai sabh soe |1| rehao |
Even without our speaking, He knows everything. ||1||Pause||
ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।

ਜਿਨਿ ਕਨ ਕੀਤੇ ਅਖੀ ਨਾਕੁ ॥
jin kan keethae akhee naak |
He created our ears, eyes and nose.
ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ;

ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥
jin jihavaa dhithee bolae thaath |

He gave us our tongue to speak so fluently.

ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ;

ਜਿਨਿ ਮਨੁ ਰਾਖਿਆ ਅਗਨੀ ਪਾਇ ॥

jin man raakhiaa aganee paae |

He preserved the mind in the fire of the womb;

ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ;

ਵਾਜੈ ਪਵਣੁ ਆਖੈ ਸਭ ਜਾਇ ॥੨॥

vaajai pavan aakhai sabh jaae |2|

at His Command, the wind blows everywhere. ||2||

ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ।੨।

ਜੇਤਾ ਮੋਹੁ ਪਰੀਤਿ ਸੁਆਦ ॥

jaethaa mohu pareeth suaadh |

These worldly attachments, loves and pleasurable tastes,

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ,

ਸਭਾ ਕਾਲਖ ਦਾਗਾ ਦਾਗ ॥

sabhaa kaalakh dhaagaa dhaag |

all are just black stains.

ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ,

ਦਾਗ ਦੋਸ ਮੁਹਿ ਚਲਿਆ ਲਾਇ ॥

dhaag dhos muhi chaliaa laae |

One who departs, with these black stains of sin on his face

ਵਿਕਾਰਾਂ ਦੇ ਦਾਗ ਹੀ ਲਾਂਦੇ ਜਾਂਦੇ ਹਨ । (ਸਿਮਰਨ ਤੋਂ ਸੁੰਢਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ,

ਦਰਗਹ ਬੈਸਣ ਨਾਹੀ ਜਾਇ ॥੩॥

dharageh baisan naahee jaae |3|

shall find no place to sit in the Court of the Lord. ||3||

ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ।੩।

ਕਰਮਿ ਮਿਲੈ ਆਖਣੁ ਤੇਰਾ ਨਾਉ ॥

karam milai aakhan thaeraa naao |

By Your Grace, we chant Your Name.

ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ,

ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥

jith lag tharanaa hor nehee thaao |

Becoming attached to it, one is saved; there is no other way.

ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ ।

ਜੇ ਕੋ ਡੂਬੈ ਫਿਰਿ ਹੋਵੈ ਸਾਰ ॥

jae ko ddoobai fir hovai saar |

Even if one is drowning, still, he may be saved.

ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ ।

ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

naanak saachaa sarab dhaathaar |4|3|5|

O Nanak, the True Lord is the Giver of all. ||4||3||5||

ਹੇ ਨਾਨਕ!ਉਹ ਸਦਾ-ਬਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।